

TODAY'S HUKAMNAMA FROM SRI DARBAR SAHIB, Sri Amritsar.

[September 22nd, 2021 - Wednesday - 05:15 AM. IST]

ਧਨਾਸਰੀ ਮਹਲਾ ੪॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਡ਼ਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ
ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਆਮਲੀ
ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ
ਨ ਸਕਹਿ ਅੰਤੁ ਮਾਤੀ ॥ ਤੂੰ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ
ਜਨਾ ਹਰਿ ਜਪਿਓ ਗੁਰ ਰੰਗ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਉੱਤਮ
ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕ ਆਪਿ ਬਨਾਵੈ ਭਾਤੀ ॥ ਨਾਨਕ ਜਨੁ ਤੁਮਰੀ ਸਰਣਾਈ ਹਰਿ ਰਾਖਹੁ
ਲਾਜ ਭਗਤੀ ॥੪॥੫॥

ਬੁੱਧਵਾਰ, ੨ ਅੱਸੂ (ਸੰਮਤ ਪ੍ਰਤੀ ਨਾਨਕਸ਼ਾਹੀ) ੨੨ ਸਤੰਬਰ, ੨੦੨੧ (ਅੰਗ: ੬੬੯)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੪॥

ਹੇ ਹਰੀ ! ਹੇ ਸੁਆਮੀ ! ਮੈਂ ਪਪੀਗਾ ਤੇਰੇ ਨਾਮ-ਬੂੰਦ ਵਾਸਤੇ ਤੜੜ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ
(ਸੂਂਤੀ) ਬੂੰਦ ਬਣ ਜਾਏ। ਹੇ ਹਰੀ ! ਹੇ ਪ੍ਰਭੂ ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ
ਮੂੰਹ ਵਿਚ ਆਪਣੇ ਨਾਮ ਦੀ ਸੂਂਤੀ ਬੂੰਦ ਪਾ ਦੇ।੧। ਹੇ ਭਾਈ ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇਂ
ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁਖ ਤੜੜ
ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ ! ਤੂੰ ਗੁਣਾਂ ਦਾ ਬੜਾ ਹੀ
ਛੂੰਘਾ ਸਮੁੰਦਰ ਹੈਂ, ਅਸੀਂ ਤੇਰੀ ਛੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ
ਹੈਂ। ਹੇ ਸੁਆਮੀ ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ !
ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖਸ਼ੇ ਹੋਏ ਗੁੜੇ ਪ੍ਰੇਮ-ਰੰਗ ਵਿਚ
ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ
ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ !
ਭਗਤੀ ਕਰਨ ਦੀ ਵਿਚਿੰਤ ਪ੍ਰਭੂ ਆਪ ਹੀ ਬਣਾਂਦਾ ਹੈ (ਛੋਟੇ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ
ਹੀ ਸੇਵਕ ਹੈ। ਹੇ ਪ੍ਰਭੂ ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ
ਰੱਖਦਾ ਹੈ।੪।੫।

English Translation:

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord's humble Saints meditate on the Lord; they are imbued with the deep crimson color of the Guru's Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||